

 Print Page

## Sri Guru Granth Sahib

Displaying 567 of

ਰਾਜੋ ਤ ਤੇਰਾ ਸਦਾ ਨਿਹਚਲੁ ਏਹੁ ਕਬਹੁ ਨ ਜਾਵਏ ॥

Raajo Th Thaeraa Sadhaa Nihachal Eaehu Kabahu N Jaaveae ||

Your rule is eternal and unchanging; it shall never come to an end.

ਵਡਹੰਸ (ਮਃ ੧) ਛੰਤ (੨) ੮:੩ - ਗੁਰੂ ਗ੍ਰੰਥ ਸਾਹਿਬ: ਅੰਗ ੫੬੭ ਪੰ. ੧

*Raag Vadhans Guru Nanak Dev*

ਚਾਕਰੁ ਤ ਤੇਰਾ ਸੋਇ ਹੋਵੈ ਜੋਇ ਸਹਜਿ ਸਮਾਵਏ ॥

Chaakar Th Thaeraa Soe Hovai Joe Sehaj Samaaveae ||

He alone becomes Your servant, who contemplates You in peaceful ease.

ਵਡਹੰਸ (ਮਃ ੧) ਛੰਤ (੨) ੮:੪ - ਗੁਰੂ ਗ੍ਰੰਥ ਸਾਹਿਬ: ਅੰਗ ੫੬੭ ਪੰ. ੨

*Raag Vadhans Guru Nanak Dev*

ਦੁਸਮਨੁ ਤ ਦੂਖੁ ਨ ਲਗੈ ਮੂਲੇ ਪਾਪੁ ਨੇੜਿ ਨ ਆਵਏ ॥

Dhusaman Th Dhookh N Lagai Moolae Paap Naerr N Aaveae ||

Enemies and pains shall never touch him, and sin shall never draw near him.

ਵਡਹੰਸ (ਮਃ ੧) ਛੰਤ (੨) ੮:੫ - ਗੁਰੂ ਗ੍ਰੰਥ ਸਾਹਿਬ: ਅੰਗ ੫੬੭ ਪੰ. ੨

*Raag Vadhans Guru Nanak Dev*

ਹਉ ਬਲਿਹਾਰੀ ਸਦਾ ਹੋਵਾ ਏਕ ਤੇਰੇ ਨਾਵਏ ॥੪॥

Ho Balihaaree Sadhaa Hovaa Eaek Thaerae Naaveae ||4||

I am forever a sacrifice to the One Lord, and Your Name. ||4||

ਵਡਹੰਸ (ਮਃ ੧) ਛੰਤ (੨) ੮:੬ - ਗੁਰੂ ਗ੍ਰੰਥ ਸਾਹਿਬ: ਅੰਗ ੫੬੭ ਪੰ. ੨

*Raag Vadhans Guru Nanak Dev*

ਜੁਗਹ ਜੁਗੰਤਰਿ ਭਗਤ ਤੁਮਾਰੇ ॥

Jugeh Juganthar Bhagath Thumaarae ||

Throughout the ages, Your devotees sing the Kirtan of Your Praises,

ਵਡਹੰਸ (ਮਃ ੧) ਛੰਤ (੨) ੫:੧ - ਗੁਰੂ ਗ੍ਰੰਥ ਸਾਹਿਬ: ਅੰਗ ੫੬੭ ਪੰ. ੩

*Raag Vadhans Guru Nanak Dev*

ਕੀਰਤਿ ਕਰਹਿ ਸੁਆਮੀ ਤੇਰੈ ਦੁਆਰੇ ॥

Keerath Karehi Suaamee Thaerai Dhuaarae ||

O Lord Master, at Your Door.

ਵਡਹੰਸ (ਮਃ ੧) ਛੰਤ (੨) ੫:੨ - ਗੁਰੂ ਗ੍ਰੰਥ ਸਾਹਿਬ : ਅੰਗ ੫੬੭ ਪੰ. ੩

*Raag Vadhans Guru Nanak Dev*

ਜਪਹਿ ਤ ਸਾਚਾ ਏਕੁ ਮੁਰਾਰੇ ॥

Japehi Th Saachaa Eaek Muraarae ॥

They meditate on the One True Lord.

ਵਡਹੰਸ (ਮਃ ੧) ਛੰਤ (੨) ੫:੩ - ਗੁਰੂ ਗ੍ਰੰਥ ਸਾਹਿਬ : ਅੰਗ ੫੬੭ ਪੰ. ੪

*Raag Vadhans Guru Nanak Dev*

ਸਾਚਾ ਮੁਰਾਰੇ ਤਾਮਿ ਜਾਪਹਿ ਜਾਮਿ ਮੰਨਿ ਵਸਾਵਹੇ ॥

Saachaa Muraarae Thaam Jaapehi Jaam Mann Vasaavehae ॥

Only then do they meditate on the True Lord, when they enshrine Him in their minds.

ਵਡਹੰਸ (ਮਃ ੧) ਛੰਤ (੨) ੫:੪ - ਗੁਰੂ ਗ੍ਰੰਥ ਸਾਹਿਬ : ਅੰਗ ੫੬੭ ਪੰ. ੪

*Raag Vadhans Guru Nanak Dev*

ਭਰਮੋ ਭੁਲਾਵਾ ਤੁਝਹਿ ਕੀਆ ਜਾਮਿ ਏਹੁ ਚੁਕਾਵਹੇ ॥

Bharamo Bhulaavaa Thujhehi Keeaa Jaam Eaehu Chukaavehae ॥

Doubt and delusion are Your making; when these are dispelled,

ਵਡਹੰਸ (ਮਃ ੧) ਛੰਤ (੨) ੫:੫ - ਗੁਰੂ ਗ੍ਰੰਥ ਸਾਹਿਬ : ਅੰਗ ੫੬੭ ਪੰ. ੪

*Raag Vadhans Guru Nanak Dev*

ਗੁਰ ਪਰਸਾਦੀ ਕਰਹੁ ਕਿਰਪਾ ਲੇਹੁ ਜਮਹੁ ਉਬਾਰੇ ॥

Gur Parasaadhee Karahu Kirapaa Laehu Jamahu Oubaarae ॥

Then, by Guru's Grace, You grant Your Grace, and save them from the noose of Death.

ਵਡਹੰਸ (ਮਃ ੧) ਛੰਤ (੨) ੫:੬ - ਗੁਰੂ ਗ੍ਰੰਥ ਸਾਹਿਬ : ਅੰਗ ੫੬੭ ਪੰ. ੫

*Raag Vadhans Guru Nanak Dev*

ਜੁਗਹ ਜੁਗੰਤਰਿ ਭਗਤ ਤੁਮਾਰੇ ॥੫॥

Jugeh Juganthar Bhagath Thumaarae ॥5॥

Throughout the ages, they are Your devotees. ॥5॥

ਵਡਹੰਸ (ਮਃ ੧) ਛੰਤ (੨) ੫:੭ - ਗੁਰੂ ਗ੍ਰੰਥ ਸਾਹਿਬ : ਅੰਗ ੫੬੭ ਪੰ. ੫

*Raag Vadhans Guru Nanak Dev*

ਵਡੇ ਮੇਰੇ ਸਾਹਿਬਾ ਅਲਖ ਅਪਾਰਾ ॥

Vaddae Maerae Saahibaa Alakh Apaaraa ॥

O my Great Lord and Master, You are unfathomable and infinite.

ਵਡਹੰਸ (ਮਃ ੧) ਛੰਤ (੨) ੬:੧ - ਗੁਰੂ ਗ੍ਰੰਥ ਸਾਹਿਬ : ਅੰਗ ੫੬੭ ਪੰ. ੬

*Raag Vadhans Guru Nanak Dev*

ਕਿਉ ਕਰਿ ਕਰਉ ਬੇਨੰਤੀ ਹਉ ਆਖਿ ਨ ਜਾਣਾ ॥

Kio Kar Karo Baenanthee Ho Aakh N Jaanaa ||

How should I make and offer my prayer? I do not know what to say.

ਵਡਹੰਸ (ਮਃ ੧) ਛੰਤ (੨) ਈ:੨ - ਗੁਰੂ ਗ੍ਰੰਥ ਸਾਹਿਬ: ਅੰਗ ੫੬੭ ਪੰ. ੬

*Raag Vadhans Guru Nanak Dev*

ਨਦਰਿ ਕਰਹਿ ਤਾ ਸਾਚੁ ਪਛਾਣਾ ॥

Nadhar Karehi Thaa Saach Pashhaanaa ||

If You bless me with Your Glance of Grace, I realize the Truth.

ਵਡਹੰਸ (ਮਃ ੧) ਛੰਤ (੨) ਈ:੩ - ਗੁਰੂ ਗ੍ਰੰਥ ਸਾਹਿਬ: ਅੰਗ ੫੬੭ ਪੰ. ੬

*Raag Vadhans Guru Nanak Dev*

ਸਾਚੋ ਪਛਾਣਾ ਤਾਮਿ ਤੇਰਾ ਜਾਮਿ ਆਪਿ ਬੁਝਾਵਹੇ ॥

Saacho Pashhaanaa Thaam Thaeraa Jaam Aap Bujhaavehae ||

Only then do I come to realize the Truth, when You Yourself instruct me.

ਵਡਹੰਸ (ਮਃ ੧) ਛੰਤ (੨) ਈ:੪ - ਗੁਰੂ ਗ੍ਰੰਥ ਸਾਹਿਬ: ਅੰਗ ੫੬੭ ਪੰ. ੭

*Raag Vadhans Guru Nanak Dev*

ਦੁਖ ਭੂਖ ਸੰਸਾਰਿ ਕੀਏ ਸਹਸਾ ਏਹੁ ਚੁਕਾਵਹੇ ॥

Dhookh Bhookh Sansaar Keeeeae Sehasaa Eaehu Chukaavehae ||

The pain and hunger of the world are Your making; dispel this doubt.

ਵਡਹੰਸ (ਮਃ ੧) ਛੰਤ (੨) ਈ:੫ - ਗੁਰੂ ਗ੍ਰੰਥ ਸਾਹਿਬ: ਅੰਗ ੫੬੭ ਪੰ. ੭

*Raag Vadhans Guru Nanak Dev*

ਬਿਨਵੰਤਿ ਨਾਨਕੁ ਜਾਇ ਸਹਸਾ ਬੁਝੈ ਗੁਰ ਬੀਚਾਰਾ ॥

Binavanth Naanak Jaae Sehasaa Bujhai Gur Beechaaraa ||

Prays Nanak, ones skepticism is taken away, when he understands the Guru's wisdom.

ਵਡਹੰਸ (ਮਃ ੧) ਛੰਤ (੨) ਈ:੬ - ਗੁਰੂ ਗ੍ਰੰਥ ਸਾਹਿਬ: ਅੰਗ ੫੬੭ ਪੰ. ੮

*Raag Vadhans Guru Nanak Dev*

ਵਡਾ ਸਾਹਿਬੁ ਹੈ ਆਪਿ ਅਲਖ ਅਪਾਰਾ ॥੬॥

Vaddaa Saahib Hai Aap Alakh Apaaraa ||6||

The Great Lord Master is unfathomable and infinite. ||6||

ਵਡਹੰਸ (ਮਃ ੧) ਛੰਤ (੨) ਈ:੭ - ਗੁਰੂ ਗ੍ਰੰਥ ਸਾਹਿਬ: ਅੰਗ ੫੬੭ ਪੰ. ੮

*Raag Vadhans Guru Nanak Dev*

ਤੇਰੇ ਬੰਕੇ ਲੋਇਣ ਦੰਤ ਰੀਸਾਲਾ ॥

Thaerae Bankae Loein Dhanth Reesaalaa ||

Your eyes are so beautiful, and Your teeth are delightful.

ਵਡਹੰਸ (ਮਃ ੧) ਛੰਤ (੨) ੭:੧ - ਗੁਰੂ ਗ੍ਰੰਥ ਸਾਹਿਬ: ਅੰਗ ੫੬੭ ਪੰ. ੯

*Raag Vadhans Guru Nanak Dev*

ਸੋਹਣੇ ਨਕ ਜਿਨ ਲੰਮੜੇ ਵਾਲਾ ॥

Sohanae Nak Jin Lanmarrae Vaalaa ||

Your nose is so graceful, and Your hair is so long.

ਵਡਹੰਸ (ਮਃ ੧) ਛੰਤ (੨) ੭:੨ - ਗੁਰੂ ਗ੍ਰੰਥ ਸਾਹਿਬ: ਅੰਗ ੫੬੭ ਪੰ. ੯

*Raag Vadhans Guru Nanak Dev*

ਕੰਚਨ ਕਾਇਆ ਸੁਇਨੇ ਕੀ ਢਾਲਾ ॥

Kanchan Kaaeiaa Sueinae Kee Dtaalaa ||

Your body is so precious, cast in gold.

ਵਡਹੰਸ (ਮਃ ੧) ਛੰਤ (੨) ੭:੩ - ਗੁਰੂ ਗ੍ਰੰਥ ਸਾਹਿਬ: ਅੰਗ ੫੬੭ ਪੰ. ੯

*Raag Vadhans Guru Nanak Dev*

ਸੋਵੰਨ ਢਾਲਾ ਕ੍ਰਿਸਨ ਮਾਲਾ ਜਪਹੁ ਤੁਸੀ ਸਹੇਲੀਹੋ ॥

Sovann Dtaalaa Kirasan Maalaa Japahu Thusee Sehaeleeho ||

His body is cast in gold, and He wears Krishna's mala; meditate on Him, O sisters.

ਵਡਹੰਸ (ਮਃ ੧) ਛੰਤ (੨) ੭:੪ - ਗੁਰੂ ਗ੍ਰੰਥ ਸਾਹਿਬ: ਅੰਗ ੫੬੭ ਪੰ. ੧੦

*Raag Vadhans Guru Nanak Dev*

ਜਮ ਦੁਆਰਿ ਨ ਹੋਹੁ ਖੜੀਆ ਸਿਖ ਸੁਣਹੁ ਮਹੇਲੀਹੋ ॥

Jam Dhuaar N Hohu Kharreeaa Sikh Sunahu Mehaleeho ||

You shall not have to stand at Death's door, O sisters, if you listen to these teachings.

ਵਡਹੰਸ (ਮਃ ੧) ਛੰਤ (੨) ੭:੫ - ਗੁਰੂ ਗ੍ਰੰਥ ਸਾਹਿਬ: ਅੰਗ ੫੬੭ ਪੰ. ੧੦

*Raag Vadhans Guru Nanak Dev*

ਹੰਸ ਹੰਸਾ ਬਗ ਬਗਾ ਲਹੈ ਮਨ ਕੀ ਜਾਲਾ ॥

Hans Hansaa Bag Bagaa Lehai Man Kee Jaalaa ||

From a crane, you shall be transformed into a swan, and the filth of your mind shall be removed.

ਵਡਹੰਸ (ਮਃ ੧) ਛੰਤ (੨) ੭:੬ - ਗੁਰੂ ਗ੍ਰੰਥ ਸਾਹਿਬ: ਅੰਗ ੫੬੭ ਪੰ. ੧੧

*Raag Vadhans Guru Nanak Dev*

ਬੰਕੇ ਲੋਇਣ ਦੰਤ ਰੀਸਾਲਾ ॥੭॥

Bankae Loein Dhanth Reesaalaa ||7||

Your eyes are so beautiful, and Your teeth are delightful. ||7||

ਵਡਹੰਸ (ਮਃ ੧) ਛੰਤ (੨) ੭:੭ - ਗੁਰੂ ਗ੍ਰੰਥ ਸਾਹਿਬ: ਅੰਗ ੫੬੭ ਪੰ. ੧੧

*Raag Vadhans Guru Nanak Dev*

ਤੇਰੀ ਚਾਲ ਸੁਹਾਵੀ ਮਧੁਰਾੜੀ ਬਾਣੀ ॥

Thaeree Chaal Suhaavee Madhhuraarree Baanee ||

Your walk is so graceful, and Your speech is so sweet.

ਵਡਹੰਸ (ਮਃ ੧) ਛੰਤ (੨) ੮:੧ - ਗੁਰੂ ਗ੍ਰੰਥ ਸਾਹਿਬ: ਅੰਗ ੫੬੭ ਪੰ. ੧੧

*Raag Vadhans Guru Nanak Dev*

ਕੁਹਕਨਿ ਕੋਕਿਲਾ ਤਰਲ ਜੁਆਣੀ ॥

Kuhakan Kokilaa Tharal Juaanee ||

You coo like a songbird, and your youthful beauty is alluring.

ਵਡਹੰਸ (ਮਃ ੧) ਛੰਤ (੨) ੮:੨ - ਗੁਰੂ ਗ੍ਰੰਥ ਸਾਹਿਬ: ਅੰਗ ੫੬੭ ਪੰ. ੧੨

*Raag Vadhans Guru Nanak Dev*

ਤਰਲਾ ਜੁਆਣੀ ਆਪਿ ਭਾਣੀ ਇਛ ਮਨ ਕੀ ਪੂਰੀਏ ॥

Tharalaa Juaanee Aap Bhaanee Eishh Man Kee Pooreeeae ||

Your youthful beauty is so alluring; it pleases You, and it fulfills the heart's desires.

ਵਡਹੰਸ (ਮਃ ੧) ਛੰਤ (੨) ੮:੩ - ਗੁਰੂ ਗ੍ਰੰਥ ਸਾਹਿਬ: ਅੰਗ ੫੬੭ ਪੰ. ੧੨

*Raag Vadhans Guru Nanak Dev*

ਸਾਰੰਗ ਜਿਉ ਪਗੁ ਧਰੈ ਠਿਮਿ ਠਿਮਿ ਆਪਿ ਆਪੁ ਸੰਧੂਰਏ ॥

Saarang Jio Pag Dhharai Thim Thim Aap Aap Sandhhooreae ||

Like an elephant, You step with Your Feet so carefully; You are satisfied with Yourself.

ਵਡਹੰਸ (ਮਃ ੧) ਛੰਤ (੨) ੮:੪ - ਗੁਰੂ ਗ੍ਰੰਥ ਸਾਹਿਬ: ਅੰਗ ੫੬੭ ਪੰ. ੧੨

*Raag Vadhans Guru Nanak Dev*

ਸ੍ਰੀਰੰਗ ਰਾਤੀ ਫਿਰੈ ਮਾਤੀ ਉਦਕੁ ਗੰਗਾ ਵਾਣੀ ॥

Sreerang Raathee Firai Maathee Oudhak Gangaa Vaanee ||

She who is imbued with the Love of such a Great Lord, flows intoxicated, like the waters of the Ganges.

ਵਡਹੰਸ (ਮਃ ੧) ਛੰਤ (੨) ੮:੫ - ਗੁਰੂ ਗ੍ਰੰਥ ਸਾਹਿਬ: ਅੰਗ ੫੬੭ ਪੰ. ੧੩

*Raag Vadhans Guru Nanak Dev*

ਬਿਨਵੰਤਿ ਨਾਨਕੁ ਦਾਸੁ ਹਰਿ ਕਾ ਤੇਰੀ ਚਾਲ ਸੁਹਾਵੀ ਮਧੁਰਾੜੀ ਬਾਣੀ ॥੮॥੨॥

Binavanth Naanak Dhaas Har Kaa Thaeree Chaal Suhaavee Madhhuraarree Baanee ||8||2||

Prays Nanak, I am Your slave, O Lord; Your walk is so graceful, and Your speech is so sweet. ||8||2||

ਵਡਹੰਸ (ਮਃ ੧) ਛੰਤ (੨) ੮:੬ - ਗੁਰੂ ਗ੍ਰੰਥ ਸਾਹਿਬ: ਅੰਗ ੫੬੭ ਪੰ. ੧੩

*Raag Vadhans Guru Nanak Dev*

ਵਡਹੰਸੁ ਮਹਲਾ ੩ ਛੰਤ

Vaddehans Mehalaa 3 Shhantha

Wadahans, Third Mehl, Chhant:

ਵਡਹੰਸ (ਮਃ ੩) ਗੁਰੂ ਗ੍ਰੰਥ ਸਾਹਿਬ ਅੰਗ ੫੬੭

ੴ ਸਤਿਗੁਰ ਪ੍ਰਸਾਦਿ ॥

Ik Oankaar Sathigur Prasaadh ||

One Universal Creator God. By The Grace Of The True Guru:

ਵਡਹੰਸ (ਮਃ ੩) ਗੁਰੂ ਗ੍ਰੰਥ ਸਾਹਿਬ ਅੰਗ ੫੬੭

ਆਪਣੇ ਪਿਰ ਕੈ ਰੰਗਿ ਰਤੀ ਮੁਈਏ ਸੋਭਾਵੰਤੀ ਨਾਰੇ ॥

Aapanae Pir Kai Rang Rathee Mueeeae Sobhaavanthee Naarae ||

Let yourself be imbued with the Love of your Husband Lord, O beautiful, mortal bride.

ਵਡਹੰਸ (ਮਃ ੩) ਛੰਤ (੧) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੫੬੭ ਪੰ. ੧੬

Raag Vadhans Guru Amar Das

ਸਚੈ ਸਬਦਿ ਮਿਲਿ ਰਹੀ ਮੁਈਏ ਪਿਰੁ ਰਾਵੇ ਭਾਇ ਪਿਆਰੇ ॥

Sachai Sabadh Mil Rehee Mueeeae Pir Raavae Bhaae Piaarae ||

Let yourself remain merged in the True Word of the Shabad, O mortal bride; savor and enjoy the Love of your Beloved Husband Lord.

ਵਡਹੰਸ (ਮਃ ੩) ਛੰਤ (੧) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੫੬੭ ਪੰ. ੧੬

Raag Vadhans Guru Amar Das

ਸਚੈ ਭਾਇ ਪਿਆਰੀ ਕੰਤਿ ਸਵਾਰੀ ਹਰਿ ਹਰਿ ਸਿਉ ਨੇਹੁ ਰਚਾਇਆ ॥

Sachai Bhaae Piaaree Kanth Savaaree Har Har Sio Naehu Rachaaeiaa ||

The Husband Lord embellishes His beloved bride with His True Love; she is in love with the Lord, Har, Har.

ਵਡਹੰਸ (ਮਃ ੩) ਛੰਤ (੧) ੧:੩ - ਗੁਰੂ ਗ੍ਰੰਥ ਸਾਹਿਬ: ਅੰਗ ੫੬੭ ਪੰ. ੧੭

Raag Vadhans Guru Amar Das

ਆਪੁ ਗਵਾਇਆ ਤਾ ਪਿਰੁ ਪਾਇਆ ਗੁਰ ਕੈ ਸਬਦਿ ਸਮਾਇਆ ॥

Aap Gavaaeiaa Thaa Pir Paaeiaa Gur Kai Sabadh Samaaeiaa ||

Renouncing her self-centeredness, she attains her Husband Lord, and remains merged in the Word of the Guru's Shabad.

ਵਡਹੰਸ (ਮਃ ੩) ਛੰਤ (੧) ੧:੪ - ਗੁਰੂ ਗ੍ਰੰਥ ਸਾਹਿਬ: ਅੰਗ ੫੬੭ ਪੰ. ੧੭

Raag Vadhans Guru Amar Das

ਸਾ ਧਨ ਸਬਦਿ ਸੁਹਾਈ ਪ੍ਰੇਮ ਕਸਾਈ ਅੰਤਰਿ ਪ੍ਰੀਤਿ ਪਿਆਰੀ ॥

Saa Dhhan Sabadh Suhaae Praem Kasaaee Anthar Preeth Piaaree ||

That soul bride is adorned, who is attracted by His Love, and who treasures the Love of her Beloved within her heart.

ਵਡਹੰਸ (ਮਃ ੩) ਛੰਤ (੧) ੧:੫ - ਗੁਰੂ ਗ੍ਰੰਥ ਸਾਹਿਬ: ਅੰਗ ੫੬੭ ਪੰ. ੧੮

Raag Vadhans Guru Amar Das

ਨਾਨਕ ਸਾ ਧਨ ਮੇਲਿ ਲਈ ਪਿਰਿ ਆਪੇ ਸਾਚੈ ਸਾਹਿ ਸਵਾਰੀ ॥੧॥

Naanak Saa Dhhan Mael Lee Pir Aapae Saachai Saahi Savaaree ||1||

O Nanak, the Lord blends that soul bride with Himself; the True King adorns her. ||1||

ਵਡਹੰਸ (ਮਃ ੩) ਛੰਤ (੧) ੧:੬ - ਗੁਰੂ ਗ੍ਰੰਥ ਸਾਹਿਬ: ਅੰਗ ੫੬੭ ਪੰ. ੧੯

*Raag Vadhans Guru Amar Das*

ਨਿਰਗੁਣਵੰਤੜੀਏ ਪਿਰੁ ਦੇਖਿ ਹਦੂਰੇ ਰਾਮ ॥

Niragunavantharreeeae Pir Dhaekh Hadhoorae Raam ||

O worthless bride, see your Husband Lord ever-present.

ਵਡਹੰਸ (ਮਃ ੩) ਛੰਤ (੧) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੫੬੭ ਪੰ. ੧੯

*Raag Vadhans Guru Amar Das*

ਗੁਰਮੁਖਿ ਜਿਨੀ ਰਾਵਿਆ ਮੁਈਏ ਪਿਰੁ ਰਵਿ ਰਹਿਆ ਭਰਪੂਰੇ ਰਾਮ ॥

Guramukh Jinee Raaviaa Mueeeae Pir Rav Rehiaa Bharapoorae Raam ||

One who, as Gurmukh, enjoys her Husband Lord, O mortal bride, knows Him to be all-pervading everywhere.

ਵਡਹੰਸ (ਮਃ ੩) ਛੰਤ (੧) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੫੬੭ ਪੰ. ੧੯

*Raag Vadhans Guru Amar Das*